







ਨੌਜ਼ੀਬਿੱਲ ਅਤੇ ਤਿੰਨ ਵਾਲ

Nozibele and the three hairs

-  Tessa Welch
-  Wiehan de Jager
-  Anu Gill
-  Punjabi / English
-  Level 3

(imageless edition)






ਬਹੁਤ ਸਮਾਂ ਪਹਿਲਾਂ ਤਿੰਨ ਕੁੜੀਆਂ ਲੱਕੜ ਇਕੱਠੀ ਕਰਨ ਲਈ
ਬਾਹਰ ਗਈਆਂ।

...


A long time ago, three girls went out to
collect wood.



ਦਿਨ ਬਹੁਤ ਗਰਮ ਸੀ ਇਸ ਲਈ ਉਹ ਨਦੀ ਵਿੱਚ ਤਰਨ
ਗਈਆਂ। ਉਹ ਖੇਡੀਆਂ, ਉਹਨਾਂ ਨੇ ਪਾਣੀ ਛਿੜਕਿਆ ਅਤੇ ਪਾਣੀ
ਵਿੱਚ ਤੈਰੀਆਂ।

...

It was a hot day so they went down to the
river to swim. They played and splashed
and swam in the water.



ਅਚਾਨਕ, ਉਹਨਾਂ ਨੂੰ ਅਹਿਸਾਸ ਹੋਇਆ ਕਿ ਦੇਰ ਹੋ ਗਈ ਹੈ।
ਉਹ ਛੇਤੀ ਪਿੰਡ ਵਾਪਸ ਆ ਗਈਆਂ।


...

Suddenly, they realised that it was late.
They hurried back to the village.

ਜਦ ਉਹ ਘਰ ਦੇ ਕਰੀਬ ਸਨ, ਨੌਜ਼ੀਬਿੱਲ ਨੇ ਆਪਣੀ ਗਰਦਨ ਤੇ ਹੱਥ ਰੱਖਿਆ। ਉਹ ਆਪਣਾ ਹਾਰ ਭੁਲ ਆਈ ਸੀ। “ਕਿਰਪਾ ਕਰਕੇ ਮੇਰੇ ਨਾਲ ਵਾਪਸ ਆਓ!” ਉਸ ਨੇ ਆਪਣੀਆਂ ਸਹੇਲੀਆਂ ਨੂੰ ਬੇਨਤੀ ਕੀਤੀ। ਪਰ ਉਸ ਦੀਆਂ ਸਹੇਲੀਆਂ ਨੇ ਕਿਹਾ ਕਿ ਬਹੁਤ ਦੇਰ ਹੋ ਗਈ ਹੈ।

...


When they were nearly home, Nozibele put her hand to her neck. She had forgotten her necklace! “Please come back with me!” she begged her friends. But her friends said it was too late.



ਇਸ ਲਈ ਨੌਜ਼ੀਬਿੱਲ ਵਾਪਸ ਨਦੀ ਨੂੰ ਇਕੱਲੀ ਚਲੀ ਗਈ। ਉਸ ਨੇ ਆਪਣਾ ਹਾਰ ਲੱਭਿਆ ਅਤੇ ਜਲਦਬਾਜ਼ੀ ਨਾਲ ਘਰ ਵੱਲ ਨੂੰ ਆਉਂਦੀ ਹਨੇਰੇ ਵਿੱਚ ਗੁੰਮ ਹੋ ਗਈ।

...

So Nozibele went back to the river alone. She found her necklace and hurried home. But she got lost in the dark.



ਬਹੁਤ ਦੂਰ ਇੱਕ ਝੋਂਪੜੀ ਵਿੱਚੋਂ ਉਸਨੇ ਚਾਨਣ ਆਉਂਦਾ ਦੇਖਿਆ।
ਉਹ ਉਸ ਵੱਲ ਛੇਤੀ ਨਾਲ ਗਈ ਅਤੇ ਦਰਵਾਜ਼ਾ ਖੜਕਾਇਆ।

...

In the distance she saw light coming from
a hut. She hurried towards it and knocked
at the door.

ਉਸਨੂੰ ਬਹੁਤ ਹੈਰਾਨੀ ਹੋਈ ਜਦ ਇੱਕ ਕੁੱਤੇ ਨੇ ਦਰਵਾਜ਼ਾ ਖੋਲ੍ਹਿਆ ਅਤੇ ਕਿਹਾ, “ਤੂੰ ਕੀ ਚਾਹੁੰਦੀ ਹੈ?” “ਮੈਂ ਗੁੰਮ ਹਾਂ ਅਤੇ ਮੈਨੂੰ ਸੌਣ ਲਈ ਜਗ੍ਹਾ ਦੀ ਲੋੜ ਹੈ,” ਨੌਜ਼ੀਬਿੱਲ ਨੇ ਕਿਹਾ। “ਅੰਦਰ ਆ, ਨਹੀਂ ਤਾਂ ਮੈਂ ਤੁਹਾਨੂੰ ਵੱਢ ਦੇਵਾਂਗਾ!” ਕੁੱਤੇ ਨੇ ਕਿਹਾ। ਇਸ ਲਈ ਨੌਜ਼ੀਬਿੱਲ ਅੰਦਰ ਚਲੀ ਗਈ।

...

To her surprise, a dog opened the door and said, “What do you want?” “I’m lost and I need a place to sleep,” said Nozibele. “Come in, or I’ll bite you!” said the dog. So Nozibele went in.

ਫਿਰ ਕੁੱਤੇ ਨੇ ਕਿਹਾ, “ਮੇਰੇ ਲਈ ਖਾਣਾਂ ਬਣਾ!” “ਪਰ ਮੈਂ ਕੁੱਤੇ ਲਈ ਪਹਿਲਾਂ ਕਦੇ ਵੀ ਖਾਣਾਂ ਨਹੀਂ ਬਣਾਇਆ,” ਉਸ ਨੇ ਜਵਾਬ ਦਿੱਤਾ। “ਖਾਣਾਂ ਬਣਾ, ਨਹੀਂ ਤਾਂ ਮੈਂ ਤੁਹਾਨੂੰ ਵੱਢ ਦੇਵਾਂਗਾ!” ਕੁੱਤੇ ਨੇ ਕਿਹਾ। ਇਸ ਲਈ ਨੌਜ਼ੀਬਿੱਲ ਨੇ ਕੁੱਤੇ ਲਈ ਕੁਝ ਭੋਜਨ ਬਣਾਇਆ।

...

Then the dog said, “Cook for me!” “But I’ve never cooked for a dog before,” she answered. “Cook, or I’ll bite you!” said the dog. So Nozibele cooked some food for the dog.

ਫਿਰ ਕੁੱਤੇ ਨੇ ਕਿਹਾ, “ਮੇਰਾ ਬਿਸਤਰਾ ਬਣਾ!” ਨੌਜ਼ੀਬਿੱਲ ਨੇ ਜਵਾਬ ਦਿੱਤਾ, “ਮੈਂ ਕੁੱਤੇ ਦਾ ਬਿਸਤਰਾ ਕਦੇ ਵੀ ਨਹੀਂ ਬਣਾਇਆ।” “ਬਿਸਤਰਾ ਬਣਾ, ਨਹੀਂ ਤਾਂ ਮੈਂ ਤੁਹਾਨੂੰ ਵੱਢ ਦੇਵਾਂਗਾ!” ਕੁੱਤੇ ਨੇ ਕਿਹਾ। ਇਸ ਲਈ ਨੌਜ਼ੀਬਿੱਲ ਨੇ ਬਿਸਤਰਾ ਬਣਾਇਆ।

...

Then the dog said, “Make the bed for me!” Nozibele answered, “I’ve never made a bed for a dog.” “Make the bed, or I’ll bite you!” the dog said. So Nozibele made the bed.

ਹਰ ਦਿਨ ਉਸ ਨੂੰ ਕੁੱਤੇ ਲਈ ਖਾਣਾਂ ਪਕਾਉਣਾਂ ਪੈਂਦਾ, ਝਾੜੂ ਲਾਉਣਾ ਪੈਂਦਾ ਅਤੇ ਉਸਦੀਆਂ ਚੀਜ਼ਾਂ ਨੂੰ ਧੋਣਾ ਪੈਂਦਾ ਸੀ। ਫਿਰ ਇੱਕ ਦਿਨ ਕੁੱਤੇ ਨੇ ਕਿਹਾ, “ਨੋਜ਼ੀਬਿੱਲ, ਅੱਜ ਮੇਰੇ ਕੁਝ ਦੋਸਤ ਆ ਰਹੇ ਹਨ। ਮੇਰੇ ਵਾਪਸ ਆਉਣ ਤੋਂ ਪਹਿਲਾਂ, ਘਰ ਨੂੰ ਸੰਭਰਣਾ, ਭੋਜਨ ਪਕਾ ਦੇਣਾ ਅਤੇ ਮੇਰੀਆਂ ਚੀਜ਼ਾਂ ਨੂੰ ਧੋ ਦੇਣਾ।

...

Every day she had to cook and sweep and wash for the dog. Then one day the dog said, “Nozibele, today I have to visit some friends. Sweep the house, cook the food and wash my things before I come back.”

ਜਦੋਂ ਹੀ ਕੁੱਤਾ ਗਿਆ, ਨੌਜ਼ੀਬਿੱਲ ਨੇ ਉਸ ਦੇ ਸਿਰ ਵਿੱਚੋਂ ਤਿੰਨ ਵਾਲ ਲਏ। ਉਸ ਨੇ ਇੱਕ ਵਾਲ ਮੰਜੇ ਹੇਠ ਰੱਖਿਆ, ਇੱਕ ਦਰਵਾਜ਼ੇ ਦੇ ਪਿੱਛੇ ਅਤੇ ਇੱਕ ਕਰਾਲ ਦੇ ਵਿੱਚ। ਫਿਰ ਜਿੰਨ੍ਹੀ ਛੇਤੀ ਹੋ ਸਕਿਆ ਉਹ ਘਰ ਵੱਲ ਨੂੰ ਭੱਜੀ ਗਈ।

...

As soon as the dog had gone, Nozibele took three hairs from her head. She put one hair under the bed, one behind the door, and one in the kraal. Then she ran home as fast as she could.

ਜਦ ਕੁੱਤਾ ਵਾਪਸ ਆਇਆ, ਉਹ ਨੌਜ਼ੀਬਿੱਲ ਨੂੰ ਵੇਖ ਰਿਹਾ ਸੀ।
“ਨੌਜ਼ੀਬਿੱਲ, ਤੂੰ ਕਿੱਥੇ ਹੈ?” ਉਸ ਨੇ ਰੌਲਾ ਪਾਇਆ। “ਮੈਂ ਇੱਥੇ ਹਾਂ,
ਮੰਜੇ ਹੇਠ,” ਪਹਿਲਾ ਵਾਲ ਬੋਲਿਆ। “ਮੈਂ ਇੱਥੇ ਹਾਂ, ਦਰਵਾਜ਼ੇ ਦੇ
ਪਿੱਛੇ” ਦੂਜਾ ਵਾਲ ਬੋਲਿਆ। “ਮੈਂ ਇੱਥੇ ਹਾਂ, ਕਰਾਲ ਦੇ ਵਿੱਚ”
ਤੀਜਾ ਵਾਲ ਬੋਲਿਆ।

...

When the dog came back, he looked for
Nozibele. “Nozibele, where are you?” he
shouted. “I’m here, under the bed,” said
the first hair. “I’m here, behind the door,”
said the second hair. “I’m here, in the
kraal,” said the third hair.

ਫਿਰ ਕੁੱਤੇ ਨੂੰ ਪਤਾ ਲੱਗ ਗਿਆ ਕਿ ਨੌਜ਼ੀਬਿੱਲ ਨੇ ਉਸ ਨੂੰ ਧੋਖਾ ਦਿੱਤਾ ਸੀ। ਇਸ ਲਈ ਉਹ ਪਿੰਡ ਵੱਲ ਨਸਿਆ ਗਿਆ। ਪਰ ਨੌਜ਼ੀਬਿੱਲ ਦੇ ਭਰਾ ਵੱਡੀਆਂ ਸੇਟੀਆਂ ਨਾਲ ਉਸ ਦੀ ਉਡੀਕ ਕਰ ਰਹੇ ਸਨ। ਕੁੱਤੇ ਨੇ ਆਪਣਾ ਰਾਹ ਬਦਲਿਆ ਅਤੇ ਦੂਰ ਭੱਜ ਗਿਆ। ਉਹ ਬਾਅਦ ਵਿੱਚ ਕਦੇ ਵੀ ਦਿਖਾਈ ਨਹੀਂ ਦਿੱਤਾ।

...

Then the dog knew that Nozibele had tricked him. So he ran and ran all the way to the village. But Nozibele's brothers were waiting there with big sticks. The dog turned and ran away and has never been seen since.



Storybooks Canada

storybookscanada.ca

ਨੌਜ਼ੀਬਿੱਲ ਅਤੇ ਤਿੰਨ ਵਾਲ

Nozibele and the three hairs

Written by: Tessa Welch

Illustrated by: Wiehan de Jager

Translated by: (pa) Anu Gill

This story originates from the African Storybook (africanstorybook.org) and is brought to you by Storybooks Canada in an effort to provide children's stories in Canada's many languages.



This work is licensed under a Creative Commons
[Attribution 3.0 International License](https://creativecommons.org/licenses/by/3.0/).